

Lindiwe Matshikiza ✎
Meghan Judge 🗣️ Anu Gill 📖
panjabi / bokmal 🗣️ || nivå 3



Eselbarnet
ਗੁਰੂ ਗ੍ਰੰਥ

Barnebøker for Norge

barnebokker.no

ਗੁਰੂ ਗ੍ਰੰਥ / Eselbarnet

Skrevet av: Lindiwe Matshikiza

Illustrert av: Meghan Judge

Oversatt av: Anu Gill (pa), Espen Stranger-

Johannessen (nb)

Denne fortellingen kommer fra African Storybook (africanstorybook.org) og er videreformidlet av Barnebøker for Norge (barnebokker.no), som tilbyr barnebøker på mange språk som snakkes i Norge.

Dette verket er lisensiert under en Creative Commons Navngivelse 4.0 Internasjonal Lisens. <https://creativecommons.org/licenses/by/4.0/deed.no>



ਇੱਕ ਛੋਟੀ ਕੁੜੀ ਨੇ ਪਹਿਲਾਂ ਕਾਫ਼ੀ ਦੂਰ ਇੱਕ ਭੇਦ-ਭਰਿਆ ਆਕਾਰ ਦੇਖਿਆ ਸੀ।

...

Det var ei lita jente som først så den mystiske skikkelsen i det fjerne.

Etter hvert som skikkelsen kom nærmere, så hun at det var en høygravid kvinne.

...

ਜਿਸ ਤਰ੍ਹਾਂ ਉਹ ਮਾਰਾ ਨੇੜੇ ਆਇਆ, ਉਸ ਨੇ ਦੇਖਿਆ ਇਹ ਕਿੱਥੇ ਭਾਰੀ ਗਰਭਵਤੀ ਘੋੜ ਸੀ।





ਸ਼ਰਮੀਲੀ ਪਰ ਬਹਾਦਰ, ਛੋਟੀ ਕੁੜੀ ਔਰਤ ਦੇ ਨੇੜੇ ਚਲੀ ਗਈ। “ਸਾਨੂੰ ਇਸ ਨੂੰ ਆਪਣੇ ਨਾਲ ਰੱਖਣਾ ਚਾਹੀਦਾ ਹੈ,” ਛੋਟੀ ਕੁੜੀ ਦੇ ਲੋਕਾਂ ਨੇ ਫੈਸਲਾ ਕੀਤਾ। “ਆਪਾਂ ਇਸ ਨੂੰ ਅਤੇ ਇਸ ਦੇ ਬੱਚੇ ਨੂੰ ਸੁਰੱਖਿਅਤ ਰੱਖਾਂਗੇ।”

...

Sjenert, men modig gikk den lille jenta nærmere kvinnen. “Vi må beholde henne her hos oss”, bestemte de som var med den lille jenta. “Vi skal beskytte henne og barnet hennes.”



ਗਧਾ ਬੱਚਾ ਅਤੇ ਉਸਦੀ ਮਾਂ ਇਕੱਠੇ ਵੱਡੇ ਹੋਏ ਅਤੇ ਉਹਨਾਂ ਨੇ ਇੱਕਠੇ ਰਹਿਣ ਦੇ ਕਈ ਤਰੀਕੇ ਲੱਭੇ। ਹੌਲੀ ਹੌਲੀ, ਉਹਨਾਂ ਦੇ ਆਲੇ-ਦੁਆਲੇ, ਹੋਰ ਪਰਿਵਾਰ ਵੀ ਵੱਸਣੇ ਸ਼ੁਰੂ ਹੋ ਗਏ।

...

Eselbarnet og moren hans har utviklet seg i fellesskap og funnet mange måter å leve side ved side. Sakte men sikkert har andre familier begynt å slå seg ned rundt dem.

Esel fant moren sin som var alene, og sørget over tapet av barnet sitt. De stirret på hverandre lenge. Og så klemte de hverandre veldig hardt.

...

ਗਦੇ ਨੂੰ ਉਸਦੀ ਮਾਂ ਖਿੱਕੜੀ ਅਤੇ ਆਪਣੇ ਖੱਦੇ ਦਾ ਸ਼ੇਰ ਮਾਣਉਂਦੀ ਸੀ। ਉਹ ਖਿੱਕ-
ਦੇ ਨੂੰ ਭੁੱਖੇ ਸਮੇਂ ਲਈ ਖਾਣ ਵੇਰੇ। ਅਤੇ ਉਹ ਖਿੱਕ-ਦੇ ਨੂੰ ਘੁੱਟਕੇ ਜ਼ੰਫੀ ਪਾਈ।



Barnet var snart på vei. "Trykki!" "Hent plectdi!" "Vanni!"
"Tryyykki!"

...

ਖੱਦੇ ਦਾ ਜਲਦੀ ਹੀ ਜਨਮ ਹੋਣ ਲਾ ਸੀ। "ਧੁੱਕਾ ਖਾਠਿ!" "ਕੁੱਖਲ ਖਿੱਕਾਠਿ!"
"ਧੁੱਕੀ!" "ਧੁੱਕੀ!"





ਪਰ ਜਦ ਸਾਰਿਆਂ ਨੇ ਬੱਚੇ ਨੂੰ ਵੇਖਿਆ, ਹਰ ਕੋਈ ਸਦਮੇ ਵਿੱਚ ਸੀ। “ਗਧਾ?!”

...

Men da de fikk se babyen, vek alle tilbake i sjokk. “Et esel?”



ਗਧੇ ਨੂੰ ਅਖ਼ੀਰ ਵਿੱਚ ਸਮਝ ਆਈ ਕਿ ਕੀ ਕਰਨਾ ਹੈ।

...

Esel visste omsider hva han skulle gjøre.



...ਭੈਲ ਉਸ ਦੇ ਦੇਸ਼, ਬਜ਼ੁਰਗ ਆਦਮੀ, ਦੇ ਨਾਲ ਗਾਇਬ ਹੋ ਗਏ।

...

... hadde skyene forsvunnet, i likhet med vennen hans, den gamle mannen.



ਸਾਰੇ ਬਹਿਸ਼ ਵਰਨ ਲੱਗ ਪਏ। "ਅਸੀਂ ਕਿਹਾ ਸੀ ਕਿ ਆਪਾਂ ਮਾਂ ਅਤੇ ਥੱਲੇ ਨੂੰ ਸੁਰੱਖਿਅਤ ਰੱਖਾਂਗੇ ਅਤੇ ਆਪਾਂ ਇਸ ਤਰ੍ਹਾਂ ਹੀ ਵਰਾਂਗੇ," ਕੁਝ ਲੋਕਾਂ ਨੇ ਕਿਹਾ। "ਪਰ ਇਹ ਸਾਡੇ ਲਈ ਖੁੱਲ੍ਹੀ ਕਿਸਮਤ ਲਿਆਉਣਗੀ!" ਹੋਰਾਂ ਨੇ ਕਿਹਾ।

...

Alle sammen begynte å krangle. "Vi sa vi skulle beskytte mor og barn, og det skal vi gjøre", sa noen. "Men de kommer til å bringe ulykke!" sa andre.



ਅਤੇ ਇਸ ਤਰ੍ਹਾਂ ਔਰਤ ਫਿਰ ਇਕੱਲੀ ਹੋ ਗਈ। ਉਸ ਨੇ ਸੋਚਿਆ ਕਿ ਉਹ ਇਸ ਅਜੀਬ ਬੱਚੇ ਦੇ ਨਾਲ ਕੀ ਕਰੇ। ਉਸ ਨੇ ਸੋਚਿਆ ਕਿ ਉਹ ਆਪਣੇ ਆਪ ਦੇ ਨਾਲ ਕੀ ਕਰੇ।

...

Og slik var det at kvinnen ble alene igjen. Hun lurte på hva hun skulle gjøre med dette rare barnet. Hun lurte på hva hun skulle gjøre med seg selv.



ਉਹ ਬੱਦਲਾਂ ਦੇ ਵਿਚਕਾਰ ਸੌ ਗਏ। ਗਏ ਨੂੰ ਸੁਪਨਾ ਆਇਆ ਕਿ ਉਸ ਦੀ ਮਾਂ ਬਿਮਾਰ ਹੈ ਅਤੇ ਉਸ ਨੂੰ ਬੁਲਾ ਰਹੀ ਹੈ। ਜਦ ਉਸ ਨੂੰ ਜਾਗ ਆਈ...

...

Høyt oppe blant skyene sovnet de. Esel drømte at moren hans var syk og ropte på ham. Og da han våknet ...

En morgen da den gamle mannen Esel om å bære ham opp til toppen av et fjell.

...

ਇਕ ਸਵੇਰ, ਬਜ਼ੁਰਗ ਆਦਮੀ ਨੇ ਗਏ ਨੂੰ ਪਹਾੜ ਦੀ ਚੋਟੀ ਤੇ ਲੈ ਕੇ ਜਾਣ ਲਈ ਕਿਹਾ।



Men til slutt godtok hun at han var hennes barn og at hun var moren hans.

...

ਮਾਂ! ਮੈਂ ਇੰਝ ਉਸ ਨੂੰ ਸਵੀਕਾਰ ਕਰਨਾ ਚਿਠਾ ਕਿ ਇਹ ਉਸਦਾ ਬੱਚਾ ਹੈ ਅਤੇ ਉਹ ਉਸਦੀ ਮਾਂ।





ਹੁਣ, ਜੇ ਬੱਚਾ ਛੋਟੇ ਸਾਈਜ਼ ਦਾ ਰਹਿੰਦਾ ਤਾਂ ਸਭ ਕੁਝ ਵੱਖਰਾ ਹੋ ਸਕਦਾ ਸੀ। ਪਰ ਗਧਾ ਬੱਚਾ ਵੱਡਾ ਹੋਈ ਗਿਆ ਜਦ ਤੱਕ ਉਹ ਆਪਣੀ ਮਾਂ ਦੀ ਪਿੱਠ ਤੇ ਫਿੱਟ ਨਹੀਂ ਸੀ ਹੁੰਦਾ। ਅਤੇ ਉਹ ਬਹੁਤ ਕੋਸ਼ਿਸ਼ ਕਰਦਾ ਪਰ ਉਸ ਤੋਂ ਮਨੁੱਖਾਂ ਵਰਗਾ ਵਿਵਹਾਰ ਨਹੀਂ ਸੀ ਹੁੰਦਾ। ਉਸ ਦੀ ਮਾਤਾ ਅਕਸਰ ਥੱਕੀ ਅਤੇ ਨਿਰਾਸ਼ ਹੁੰਦੀ। ਕਈ ਵਾਰ ਉਹ ਉਸ ਤੋਂ ਜਾਨਵਰਾਂ ਵਾਲਾ ਕੰਮ ਕਰਾਉਂਦੀ।

...

Hvis bare barnet hadde beholdt den lille størrelsen, hadde alt kanskje vært annerledes. Men eselbarnet vokste og vokste helt til han ikke lenger fikk plass på morens rygg. Og uansett hvor hardt han forsøkte, klarte han ikke å oppføre seg som et menneske. Moren hans var ofte sliten og frustrert. Noen ganger satte hun ham til å gjøre arbeid som var ment for dyr.



ਗਧਾ ਬਜ਼ੁਰਗ ਆਦਮੀ ਦੇ ਨਾਲ ਰਹਿਣ ਲਗਿਆ, ਜਿਸ ਨੇ ਉਸ ਨੂੰ ਜਿਓਣ ਦੇ ਵੱਖ-ਵੱਖ ਤਰੀਕੇ ਸਿਖਾਏ। ਗਧਾ ਅਤੇ ਬਜ਼ੁਰਗ ਆਦਮੀ ਇੱਕ-ਦੂਜੇ ਨੂੰ ਸੁਣਦੇ ਅਤੇ ਇੱਕ-ਦੂਜੇ ਤੋਂ ਸਿੱਖਦੇ। ਉਹ ਇੱਕ-ਦੂਜੇ ਦੀ ਮਦਦ ਕਰਦੇ ਅਤੇ ਇਕੱਠੇ ਹੱਸਦੇ।

...

Esel dro for å bo med den gamle mannen, som lærte ham mange forskjellige måter å overleve på. Esel lyttet og lærte, og det gjorde den gamle mannen også. De hjalp hverandre og de lo sammen.

ਗਧਾ ਉੱਲਝਣ ਅਤੇ ਗੋਸ਼ੇ ਦੇ ਨਾਲ ਅੰਦਰੋਂ ਭਰ ਗਿਆ। ਉਹ ਕੁਝ ਨਹੀਂ ਸੀ ਕਰ ਸਕਦਾ।
 ਉਹ ਉਸ ਤਰ੍ਹਾਂ ਨਹੀਂ ਸੀ ਬਣ ਸਕਦਾ ਅਤੇ ਉਸ ਤਰ੍ਹਾਂ ਨਹੀਂ ਸੀ ਬਣ ਸਕਦਾ। ਉਹ ਹੜ੍ਹ
 ਉੱਚਣ ਉੱਚਣ ਗੋਸ਼ੇ ਦੇ ਗਿਆ ਕਿ ਉਸ ਨੇ ਆਪਣੀ ਮਾਂ ਨੂੰ ਲੱਭ ਮਾਰਕੇ ਜ਼ਮੀਨ ਤੇ ਸੁੱਟ
 ਸਿੱਟਾ।

...

Esel ble fylt av forvirring og sinne. Han kunne ikke gjøre
 ditt og han kunne ikke gjøre datt. Han kunne ikke være
 på en måte og han kunne ikke være på en annen måte.
 Han ble så sint at han en dag sparket ned huset til moren
 sin.



ਜਦ ਗਧਾ ਉੱਚਿਆ ਉੱਚ ਅਜਿਹਾ ਬਸ਼ਿਰਾ ਉਸ ਨੂੰ ਝਾੜ ਲਗਾ ਸੀ। ਉਸ ਨੇ
 ਬਸ਼ਿਰਾ ਆਦਮੀ ਦੁਆਰਾ ਅੱਖਾਂ ਅੱਖਾਂ ਵਿੱਚੋਂ ਚੜ੍ਹੇ ਆਪਣੇ ਉਸ ਨੂੰ ਉੱਚੀਦ ਦਾ ਸਿਹਮਸਮ ਹੋ
 ਲੱਗਾ।

...

Esel våknet opp til en merkkelig gammel mann som
 stirret ned på ham. Han så inn i den gamle manns
 øyne og begynte å kjenne et snev av håp.





ਗਧਾ ਸ਼ਰਮ-ਸਾਰ ਹੋਇਆ। ਉਸ ਤੋਂ ਜਿੰਨ੍ਹੀ ਦੂਰ ਅਤੇ ਤੇਜ਼ ਹੋ ਸਕਿਆ ਉਹ ਭੱਜਿਆ ਗਿਆ।

...

Esel skammed seg. Han begynte å løpe vekk så fort han kunne.



ਜਦ ਉਸ ਨੇ ਭੱਜਣਾ ਬੰਦ ਕੀਤਾ, ਰਾਤ ਹੋ ਗਈ ਸੀ ਅਤੇ ਗਧਾ ਗੁੰਮ ਹੋ ਗਿਆ। “ਹੀ ਹੋ?” ਉਸ ਨੇ ਹਨੇਰੇ ਵਿੱਚ ਧੀਮੀ ਅਵਾਜ਼ ਵਿੱਚ ਆਖਿਆ। “ਹੀ ਹੋ?” ਅਵਾਜ਼ ਵਾਪਸ ਗੂੰਜ ਆਈ। ਉਹ ਇਕੱਲਾ ਸੀ। ਆਪਣੇ ਆਪ ਨੂੰ ਘੁਟ ਕੇ ਉਹ ਡੂੰਘੀ ਅਤੇ ਦੁਖ ਭਰੀ ਨੀਂਦ ਵਿੱਚ ਪੈ ਗਿਆ।

...

Når han hadde sluttet å løpe, var det blitt kveld, og Esel hadde gått seg vill. “Hi ha”, hvisket han inn i mørket. “Hi ha?” lød ekkoet. Han var alene. Han krøket seg sammen til en liten ball og falt i en dyp og forstyrret søvn.